

ਗਉੜੀ ਛੰਤ ਮਹਲਾ ੧ ॥

Gauree, Chhant, First Mehl:

ਸੁਣਿ ਨਾਹ ਪ੍ਰਭੁ ਜੀਉ ਏਕਲੜੀ ਬਨ ਮਾਹੇ ॥

Hear me, O my Dear Husband God - I am all alone in the wilderness.

ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥

How can I find comfort without You, O my Carefree Husband God?

ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥

The soul-bride cannot live without her Husband; the night is so painful for her.

ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥

Sleep does not come. I am in love with my Beloved. Please, listen to my prayer!

ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥

Other than my Beloved, no one cares for me; I cry all alone in the wilderness.

ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥

O Nanak, the bride meets Him when He causes her to meet Him; without her Beloved, she suffers in pain. ||1||

ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥

She is separated from her Husband Lord - who can unite her with Him?

ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥

Tasting His Love, she meets Him, through the Beautiful Word of His Shabad.

ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥

Adorned with the Shabad, she obtains her Husband, and her body is illuminated with the lamp of spiritual wisdom.

ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥

Listen, O my friends and companions - she who is at peace dwells upon the True Lord and His True Praises.

ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥

Meeting the True Guru, she is ravished and enjoyed by her Husband Lord; she blossoms forth with the Ambrosial Word of His Bani.

ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥

O Nanak, the Husband Lord enjoys His bride when she is pleasing to His Mind. ||2||

ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥

Fascination with Maya made her homeless; the false are cheated by falsehood.

ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥

How can the noose around her neck be untied, without the Most Beloved Guru?

ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥

One who loves the Beloved Lord, and reflects upon the Shabad, belongs to Him.

ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥

How can giving donations to charities and countless cleansing baths wash off the filth within the heart?

ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥

Without the Naam, no one attains salvation. Stubborn self-discipline and living in the wilderness are of no use at all.

ਨਾਨਕ ਸਚ ਘਰੁ ਸਬਦਿ ਸਿਵਾਪੈ ਦੁਬਿਧਾ ਮਹਲੁ ਕਿ ਜਾਣੈ ॥੩॥

O Nanak, the home of Truth is attained through the Shabad. How can the Mansion of His Presence be known through duality? ||3||

ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥

True is Your Name, O Dear Lord; True is contemplation of Your Shabad.

ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥

True is the Mansion of Your Presence, O Dear Lord, and True is trade in Your Name.

ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥

Trade in Your Name is very sweet; the devotees earn this profit night and day.

ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥

Other than this, I can think of no other merchandise. So chant the Naam each and every moment.

ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥

The account is read; by the Grace of the True Lord and good karma, the Perfect Lord is obtained.

ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥

O Nanak, the Nectar of the Name is so sweet. Through the Perfect True Guru, it is obtained. ||4||2||